

ਗਉੜੀ ਬੈਰਾਗਣਿ ਮਹਲਾ ੪ ॥ ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ ਰਾਸਿ ਦੇਹਿ ਤੈਸੀ ਹਮ ਲੇਹਿ ॥ ਹਰਿ ਨਾਮੁ ਵਣਜਹ ਰੰਗ ਸਿਉ ਜੇ ਆਪਿ ਦਇਆਲੁ ਹੋਇ ਦੇਹਿ ॥ ੧॥ ਹਮ ਵਣਜਾਰੇ ਰਾਮ ਕੇ ॥ ਹਰਿ ਵਣਜੁ ਕਰਾਵੈ ਦੇ ਰਾਸਿ ਰੇ ॥੧॥ ਰਹਾਉ ॥ ਲਾਹਾ ਹਰਿ ਭਗਤਿ ਧਨੁ ਖਟਿਆ ਹਰਿ ਸਚੇ ਸਾਹ ਮਨਿ ਭਾਇਆ ॥ ਹਰਿ ਜਪਿ ਹਰਿ ਵਖਰੁ ਲਦਿਆ ਜਮੁ ਜਾਗਾਤੀ ਨੇੜਿ ਨ ਆਇਆ ॥ ੨॥ ਹੋਰੁ ਵਣਜੁ ਕਰਹਿ ਵਾਪਾਰੀਏ ਅਨੰਤ ਤਰੰਗੀ ਦੁਖੁ ਮਾਇਆ ॥ ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ ॥੩॥ ਹਰਿ ਹਰਿ ਵਣਜੁ ਸੇ ਜਨੁ ਕਰੇ ਜਿਸੁ ਕ੍ਰਿਪਾਲੁ ਹੋਇ ਪ੍ਰਭੁ ਦੇਈ ॥ ਜਨ ਨਾਨਕ ਸਾਹੁ ਹਰਿ ਸੇਵਿਆ ਫਿਰਿ ਲੇਖਾਮੂਲਿ ਨ ਲੇਈ ॥੪॥੧॥੭॥੪੫॥ {ਪੰਨਾ 165}

ਪਦਅਰਥ:- ਧਣੀ—ਮਾਲਕ। ਰਾਸਿ—ਸਰਮਾਇਆ। ਤੂੰ ਦੇਹਿ—ਤੂੰ ਦੋਂਦਾ ਹੈ। ਲੇਹਿ—ਲੈਂਦੇ ਹਾਂ। ਵਣਜਹ—ਅਸੀਂ ਜੀਵ ਵਣਜ ਕਰਦੇ ਹਾਂ। ਰੰਗ ਸਿਉ—ਪ੍ਰੇਮ ਨਾਲ।1।

ਵਣਜਾਰੇ—ਵਣਜ ਕਰਨ ਵਾਲੇ, ਵਪਾਰੀ। ਰੇ—ਹੇ ਭਾਈ!।1। ਰਹਾਉ।

ਲਾਹਾ—ਲਾਭ, ਨਫ਼ਾ। ਮਨਿ—ਮਨ ਵਿਚ। ਭਾਇਆ—ਪਿਆਰਾ ਲੱਗਾ। ਜਾਗਾਤੀ—ਮਸੂਲੀਆ।2।

ਅਨੰਤ ਤਰੰਗੀ—ਅਨੇਕਾਂ ਲਹਰਾਂ ਵਿਚ ਫਸ ਕੇ। ਓਇ—(ਲਫਜ਼ ‘ਓਹ’ ਤੋਂ ਬਹੁ-ਵਚਨ)। ਜੇਹੈ ਵਣਜਿ—ਜਿਹੋ ਜਿਹੇ ਵਣਜ ਵਿਚ।3।

ਦੇਈ—ਦੋਂਦਾ ਹੈ (ਨੋਟ:- ਲਫਜ਼ ‘ਦੇਹਿ’ ਅਤੇ ‘ਦੇਇ’ ਦਾ ਫਰਕ ਚੇਤੇ ਰੱਖਣ-ਯੋਗ ਹੈ)।4।

ਅਰਥ:- ਹੇ ਭਾਈ! ਅਸੀਂ ਜੀਵ ਪਰਮਾਤਮਾ (ਸਾਹੂਕਾਰ) ਦੇ (ਭੇਜੇ ਹੋਏ) ਵਪਾਰੀ ਹਾਂ। ਉਹ ਸ਼ਾਹ (ਆਪਣੇ ਨਾਮ ਦਾ) ਸਰਮਾਇਆ ਦੇ ਕੇ (ਅਸਾਂ ਜੀਵਾਂ ਪਾਸੋਂ) ਵਪਾਰ ਕਰਾਂਦਾ ਹੈ।1। ਰਹਾਉ।

ਹੇ ਪ੍ਰਭੂ! ਤੂੰ ਸਾਡਾ ਸ਼ਾਹ ਹੈਂ ਤੂੰ ਸਾਡਾ ਮਾਲਕ ਹੈਂ, ਤੂੰ ਸਾਨੂੰ ਜਿਹੋ ਜਿਹਾ ਸਰਮਾਇਆ ਦੋਂਦਾ ਹੈਂ, ਉਹੋ ਜਿਹਾ ਸਰਮਾਇਆ ਅਸੀਂ ਲੈ ਲੈਂਦੇ ਹਾਂ। ਜੇ ਤੂੰ ਆਪ ਮਿਹਰਵਾਨ ਹੋ ਕੇ (ਸਾਨੂੰ ਆਪਣੇ ਨਾਮ ਦਾ ਸਰਮਾਇਆ) ਦੇਵੋ ਤਾਂ ਅਸੀਂ ਪਿਆਰ ਨਾਲ ਤੇਰੇ ਨਾਮ ਦਾ ਵਪਾਰ ਕਰਨ ਲੱਗ ਪੈਂਦੇ ਹਾਂ।1।

(ਜਿਸ ਜੀਵ-ਵਣਜਾਰੇ ਨੇ) ਪਰਮਾਤਮਾ ਦੀ ਭਗਤੀ ਦੀ ਖੱਟੀ ਖੱਟੀ ਹੈ ਪਰਮਾਤਮਾ ਦਾ ਨਾਮ-ਧਨ ਖੱਟਿਆ ਹੈ, ਉਹ ਉਸ ਸਦਾ ਕਾਇਮ ਰਹਿਣ ਵਾਲੇ ਸ਼ਾਹ-ਪ੍ਰਭੂ ਦੇ ਮਨ ਵਿਚ ਪਿਆਰਾ ਲੱਗਦਾ ਹੈ। (ਜਿਸ ਜੀਵ-ਵਪਾਰੀ ਨੇ) ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦੇ ਨਾਮ ਦਾ ਸੌਂਦਾ ਵਿਹਾਇਆ ਹੈ, ਜਮ-ਮਸੂਲੀਆ ਉਸ ਦੇ ਨੇੜੇ ਭੀ ਨਹੀਂ ਢੁਕਦਾ।2।

ਪਰ ਜੇਹੜੇ ਜੀਵ-ਵਣਜਾਰੇ (ਪ੍ਰਭੂ-ਨਾਮ ਤੋਂ ਬਿਨਾ) ਹੋਰ ਹੋਰ ਵਣਜ ਕਰਦੇ ਹਨ, ਉਹ ਮਾਇਆ ਦੇ ਮੋਹ ਦੀਆਂ ਬੇਅੰਤ ਲਹਰਾਂ ਵਿਚ ਫਸ ਕੇ ਦੁਖ ਸਹਾਰਦੇ ਰਹਿੰਦੇ ਹਨ। (ਉਹਨਾਂ ਦੇ ਭੀ ਕੀਹ ਵੱਸ?) ਜਿਹੋ ਜਿਹੇ ਵਣਜ ਵਿਚ ਪਰਮਾਤਮਾ ਨੇ ਉਹਨਾਂ ਨੂੰ ਲਾ ਦਿੱਤਾ ਹੈ, ਉਹੋ ਜਿਹਾ ਹੀ ਫਲ ਉਹਨਾਂ ਨੇ ਪਾ ਲਿਆ ਹੈ।3।

ਪਰਮਾਤਮਾ ਦੇ ਨਾਮ ਦਾ ਵਪਾਰ ਉਹੀ ਮਨੁੱਖ ਕਰਦਾ ਹੈ ਜਿਸ ਨੂੰ ਪਰਮਾਤਮਾ ਆਪ ਮਿਹਰਵਾਨ ਹੋ ਕੇ ਦੋਂਦਾ ਹੈ। ਹੇ ਦਾਸ ਨਾਨਕ! ਜਿਸ ਮਨੁੱਖ ਨੇ (ਸਭ ਦੇ) ਸ਼ਾਹ ਪਰਮਾਤਮਾ ਦੀ ਸੇਵਾ-ਭਗਤੀ ਕੀਤੀ ਹੈ, ਉਸ ਪਾਸੋਂ ਉਹ ਸ਼ਾਹ-ਪ੍ਰਭੂ ਕਦੇ ਭੀ (ਉਸ ਦੇ ਵਣਜ-ਵਪਾਰ ਦਾ) ਲੇਖਾ ਨਹੀਂ ਮੰਗਦਾ।4।1।7। 45।